

ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥  
Siree Raag, Devotee Kabeer Jee:

ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥  
Listen, O religious scholar: the One Lord alone is Wondrous; no one can describe Him.

ਸੁਰਿ ਨਰ ਗਣ ਗੰਧੂਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥  
He fascinates the angels, the celestial singers and the heavenly musicians; he has strung the three worlds upon His Thread. ||1||

ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥  
The Unstruck Melody of the Sovereign Lord's Harp vibrates;

ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥  
by His Glance of Grace, we are lovingly attuned to the Sound-current of the Naad. ||1||Pause||

ਭਾਠੀ ਗਗਨੁ ਸਿੰਛਿਆ ਅਰੁ ਚੁੰਛਿਆ ਕਨਕ ਕਲਸ ਇਕੁ ਪਾਇਆ ॥  
The Tenth Gate of my crown chakra is the distilling fire, and the channels of the Ida and Pingala are the funnels, to pour in and empty out the golden vat.

ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥  
Into that vat, there trickles a gentle stream of the most sublime and pure essence of all distilled essences. ||2||

ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥  
Something wonderful has happened-the breath has become the cup.

ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥  
In all the three worlds, such a Yogi is unique. What king can compare to him?  
||3||

ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥  
This spiritual wisdom of God, the Supreme Soul, has illuminated my being.  
Says Kabeer, I am attuned to His Love.

ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥  
All the rest of the world is deluded by doubt, while my mind is intoxicated with the Sublime Essence of the Lord. ||4||3||